

ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥  
 ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁ ਰਾਰਾ ॥  
 ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ  
 ਸੁਨਹੁ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥ {ਪੰਨਾ 1117}

ਪਦਅਰਥ:- ਘੋਲਿ—ਘੋਲੀ, ਮੈਂ ਸਦਕੇ। ਘੁਮਾਈ—ਮੈਂ ਵਾਰਨੇ। ਲਾਲਨਾ—ਹੇ ਲਾਲਨ! ਹੇ ਸੋਹਣੇ ਲਾਲ! ਗੁਰਿ—  
 ਗੁਰੂ ਦੀ ਰਾਹੀਂ। ਸੁਣਿ—ਸੁਣ ਕੇ। ਭੀਨਾ—(ਨਾਮ-ਰਸ ਵਿਚ) ਭਿੱਜ ਗਿਆ ਹੈ।

ਜਲ ਮੀਨਾ—ਪਾਣੀ ਦੀ ਮੱਛੀ (ਪਾਣੀ ਤੋਂ ਬਿਨਾ ਜੀਉਂ ਨਹੀਂ ਸਕਦੀ)। ਰੰਗੁ—ਪ੍ਰੇਮ। ਮੁਰਾਰਾ—ਹੇ ਮੁਰਾਰੀ! {ਮੁਰ-  
 ਅਰਿ—ਮੁਰ ਦੈਂਤ ਦਾ ਵੈਰੀ} ਹੇ ਪਰਮਾਤਮਾ! ਠਾਕੁਰ—ਹੇ ਠਾਕੁਰ! ਹੇ ਮਾਲਕ! ਅਪਾਰਾ—ਅ-ਪਾਰ, ਬੇਅੰਤ।

ਦਾਤੇ—ਹੇ ਦੇਣ ਵਾਲੇ! ਸੁਆਮੀ—ਹੇ ਮਾਲਕ! ਬਿਨਉ—{jivnX} ਬੇਨਤੀ। ਬਿਨਉ ਦੀਨਾ—ਦੀਨ ਦੀ ਬੇਨਤੀ।  
 ਬਲਿਹਾਰੀ—ਕੁਰਬਾਨ। ਜੀਅੜਾ—ਨਿੱਕੀ ਜਿਹੀ ਜਿੰਦ। ਬਲਿ ਬਲਿ—ਕੁਰਬਾਨ।1।

ਅਰਥ:- ਹੇ ਸੋਹਣੇ ਲਾਲ! ਗੁਰੂ ਦੀ ਰਾਹੀਂ (ਗੁਰੂ ਦੀ ਸਰਨ ਪੈ ਕੇ) ਮੈਂ ਆਪਣਾ ਇਹ) ਮਨ (ਤੈਨੂੰ) ਦੇ ਦਿੱਤਾ ਹੈ, ਮੈਂ  
 ਤੈਥੋਂ ਸਦਕੇ ਜਾਂਦਾ ਹਾਂ। ਹੇ ਲਾਲ! ਤੇਰੀ ਸਿਫਤਿ-ਸਾਲਾਹ ਦੀ ਬਾਣੀ ਸੁਣ ਕੇ ਮੇਰਾ ਮਨ (ਤੇਰੇ ਨਾਮ-ਰਸ ਨਾਲ)  
 ਭਿੱਜ ਗਿਆ ਹੈ।

ਹੇ ਮੁਰਾਰੀ! (ਮੇਰਾ ਇਹ) ਮਨ (ਤੇਰੇ ਨਾਮ-ਰਸ ਨਾਲ ਇਉਂ) ਭਿੱਜ ਗਿਆ ਹੈ (ਮੇਰੇ ਅੰਦਰ ਤੇਰਾ ਇਤਨਾ) ਪਿਆਰ  
 ਬਣ ਗਿਆ ਹੈ (ਕਿ ਇਸ ਨਾਮ-ਜਲ ਤੋਂ ਬਿਨਾ ਇਹ ਮਨ ਜੀਉਂ ਹੀ ਨਹੀਂ ਸਕਦਾ) ਜਿਵੇਂ ਪਾਣੀ ਦੀ ਮੱਛੀ (ਪਾਣੀ ਤੋਂ  
 ਬਿਨਾ ਰਹਿ ਨਹੀਂ ਸਕਦੀ)। ਹੇ ਮੇਰੇ ਮਾਲਕ! ਤੇਰਾ ਮੁੱਲ ਪਾਇਆ ਨਹੀਂ ਜਾ ਸਕਦਾ (ਤੂੰ ਕਿਸੇ ਦੁਨੀਆਵੀ  
 ਪਦਾਰਥ ਦੇ ਇਵਜ਼ ਮਿਲ ਨਹੀਂ ਸਕਦਾ), ਤੇਰੇ ਟਿਕਾਣੇ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ।

ਹੇ ਸਾਰੇ ਗੁਣ ਦੇਣ ਵਾਲੇ ਮਾਲਕ! ਮੇਰੀ ਗਰੀਬ ਦੀ ਇਕ ਬੇਨਤੀ ਸੁਣ—(ਮੈਨੂੰ) ਨਾਨਕ ਨੂੰ ਆਪਣਾ ਦਰਸਨ  
 ਬਖਸ਼, ਮੈਂ ਤੈਥੋਂ ਸਦਕੇ ਹਾਂ, ਮੈਂ ਆਪਣੀ ਇਹ ਨਿਮਾਣੀ ਜਿਹੀ ਜਿੰਦ ਤੈਥੋਂ ਵਾਰਨੇ ਕਰਦਾ ਹਾਂ।1।

ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ  
 ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ  
 ਪਿਆਸੀ ਪਿਰ ਕੈ ਤਾਈ ਜਿਉ ਚਾੜ੍ਹਕੁ ਬੁੰਦੇਰੇ ॥ ਕਹੁ ਨਾਨਕ ਜੀਅੜਾ ਬਲਿਹਾਰੀ ਦੇਹੁ ਦਰਸੁ ਪ੍ਰਭ  
 ਮੇਰੇ ॥੨॥ {ਪੰਨਾ 1117}

ਪਦਅਰਥ:- ਸਭਿ ਗੁਣ—ਸਾਰੇ ਗੁਣ। ਵੰਞਾ—ਵੰਞਾਂ, ਮੈਂ (ਸਦਕੇ) ਜਾਂਦਾ ਹਾਂ। ਖੰਨੀਐ ਵੰਞਾ—ਮੈਂ ਟੋਟੇ ਟੋਟੇ ਹੁੰਦਾ  
 ਹਾਂ। ਪ੍ਰਭ ਮੇਰੇ—ਹੇ ਮੇਰੇ ਪ੍ਰਭੂ! ਨਿਮਖ—{jinmy—} ਅੱਖ ਝਮਕਣ ਜਿਤਨਾ ਸਮਾ। ਦ੍ਰਿਸਟਿ—ਨਿਗਾਹ, ਨਜ਼ਰ।  
 ਪੇਖਿ—ਵੇਖ ਕੇ। ਜੀਵਾ—ਜੀਵਾਂ, ਮੈਂ ਜੀਉਂਦਾ ਹਾਂ, ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਅੰਮ੍ਰਿਤ—ਆਤਮਕ  
 ਜੀਵਨ ਦੇਣ ਵਾਲਾ। ਸੁਨੀਜੈ—ਸੁਣਿਆ ਜਾਂਦਾ ਹੈ। ਕਰਹਿ—ਜੇ ਤੂੰ ਕਰੋ। ਤ—ਤਾਂ। ਪੀਵਾ—ਪੀਵਾਂ, ਮੈਂ ਪੀ  
 ਸਕਦਾ ਹਾਂ।

ਪਿਆਸੀ—ਤਿਹਾਈ। ਆਸ ਪਿਆਸੀ—(ਪ੍ਰਭੂ-ਪਤੀ ਦੇ ਦਰਸਨ ਦੀ) ਆਸ ਨਾਲ ਤਿਹਾਈ। ਕੈ ਤਾਈ—ਕੈ  
 ਤਾਈਂ, ਦੀ ਖ਼ਾਤਰ। ਪਿਰ ਕੈ ਤਾਈ—ਪ੍ਰਭੂ-ਪਤੀ (ਦੇ ਦਰਸਨ) ਦੀ ਖ਼ਾਤਰ। ਚਾੜ੍ਹਕੁ—ਪਪੀਹਾ। ਬੁੰਦੇਰੇ—(ਸ੍ਰਾਂਤੀ  
 ਨਛੱੜ ਦੀ ਵਰਖਾ ਦੀ) ਬੂੰਦ ਵਾਸਤੇ।2।

ਅਰਥ:- ਹੇ ਮੇਰੇ ਪ੍ਰਭੂ! (ਮੇਰਾ) ਇਹ ਸਰੀਰ ਤੇਰਾ (ਦਿੱਤਾ ਹੋਇਆ ਹੈ), (ਮੇਰਾ) ਇਹ ਮਨ ਤੇਰਾ (ਬਖਸ਼ਿਆ

ਹੋਇਆ ਹੈ), ਸਾਰੇ ਗੁਣ ਭੀ ਤੇਰੇ ਹੀ ਬਖਸ਼ੇ ਮਿਲਦੇ ਹਨ। ਮੈਂ ਤੇਰੇ ਦਰਸਨ ਤੋਂ ਕੁਰਬਾਨ ਜਾਂਦਾ ਹਾਂ।

ਹੇ ਮੇਰੇ ਪ੍ਰਭੂ! (ਮੈਂ) ਤੇਰੇ ਦਰਸਨ (ਤੋਂ ਸਦਕੇ ਜਾਂਦਾ ਹਾਂ)। ਅੱਖ ਝਮਕਣ ਜਿਤਨੇ ਸਮੇਂ ਲਈ ਹੀ (ਮੇਰੇ ਵਲ) ਨਿਗਾਹ ਕਰ। (ਤੈਨੂੰ) ਵੇਖ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਹਾਂ। ਹੇ ਪ੍ਰਭੂ! ਤੇਰਾ ਨਾਮ ਆਤਮਕ ਜੀਵਨ ਦੇਣ ਵਾਲਾ ਸੁਣੀਂਦਾ ਹੈ। ਜੇ ਤੂੰ (ਮੇਰੇ ਉਤੇ) ਮਿਹਰ ਕਰੇਂ ਤਾਂ ਹੀ ਮੈਂ (ਤੇਰਾ ਨਾਮ ਜਲ) ਪੀ ਸਕਦਾ ਹਾਂ।

ਹੇ ਮੇਰੇ ਪ੍ਰਭੂ-ਪਤੀ! ਤੇਰੇ ਦਰਸਨ ਦੀ ਖ਼ਾਤਰ ਮੇਰੇ ਅੰਦਰ ਤਾਂਘ ਪੈਦਾ ਹੋ ਰਹੀ ਹੈ, ਉਸ ਤਾਂਘ ਦੀ (ਮਾਨੋ) ਪਿਆਸ ਲੱਗੀ ਹੋਈ ਹੈ (ਦਰਸਨ ਤੋਂ ਬਿਨਾ ਉਹ ਪਿਆਸ ਮਿਟਦੀ ਨਹੀਂ) ਜਿਵੇਂ ਪਪੀਹਾ (ਸ੍ਰਾਂਤੀ ਨਛੱਤ੍ਰ ਦੀ ਵਰਖਾ ਦੀ) ਬੂੰਦ ਨੂੰ ਤਾਂਘਦਾ ਰਹਿੰਦਾ ਹੈ। ਹੇ ਨਾਨਕ! ਆਖ—ਹੇ ਮੇਰੇ ਪ੍ਰਭੂ! ਮੈਨੂੰ (ਆਪਣਾ) ਦਰਸਨ ਦੇਹ, ਮੈਂ ਆਪਣੀ ਇਹ ਜਿੰਦ ਤੈਥੋਂ ਕੁਰਬਾਨ ਕਰਦਾ ਹਾਂ।<sup>21</sup>

**ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ  
ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ  
ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ  
ਪਿੰਡੁ ਤਉ ਦਿਤਾ ॥੩॥ {ਪੰਨਾ 1117}**

ਪਦਅਰਥ:- ਸਾਚਾ—ਸਦਾ ਕਾਇਮ ਰਹਿਣ ਵਾਲਾ। ਸਾਹਿਬੁ—ਮਾਲਕ। ਅਮਿਤਾ—ਅਮਿੱਤਾ, ਹੱਦ-ਬੰਨੇ ਤੋਂ ਪਰੇ। ਪ੍ਰਾਨ ਹਿਤ—ਮੇਰੇ ਪ੍ਰਾਣਾਂ ਦਾ ਹਿਤ। ਹਿਤ ਚਿਤਾ—ਹਿਤ ਚਿੱਤਾ, ਮੇਰੇ ਚਿੱਤ ਦਾ ਹਿਤ, ਮੇਰੀ ਜਿੰਦ ਦਾ ਹਿਤ।

ਸੁਖ ਦਾਤਾ—ਸੁਖ ਦੇਣ ਵਾਲਾ। ਪ੍ਰਾਨ ਦਾਤਾ—ਜਿੰਦ ਦੇਣ ਵਾਲਾ। ਗੁਰਮੁਖਿ—ਗੁਰੂ ਦੇ ਸਨਮੁਖ ਰਹਿਣ ਵਾਲਾ। ਜਾਤਾ—ਪਛਾਣਦਾ ਹੈ, ਸਾਂਝ ਪਾਂਦਾ ਹੈ। ਸਗਲ—ਸਾਰੇ। ਰੰਗ—ਆਤਮਕ ਆਨੰਦ। ਕਰਮੁ—ਕੰਮ। ਫੁਰਮਾਏ—ਫੁਰਮਾਇਆ, ਹੁਕਮ ਕੀਤਾ ਹੁੰਦਾ ਹੈ।

ਜਾ ਕਉ—ਜਿਸ (ਮਨੁੱਖ) ਉੱਤੇ। ਜਗਦੀਸੁਰਿ—ਜਗਤ ਦੇ ਈਸਰ ਨੇ, ਜਗਤ ਦੇ ਮਾਲਕ ਨੇ। ਤਿਨਿ—ਉਸ (ਮਨੁੱਖ) ਨੇ। ਸਾਧ ਸੰਗਿ—ਗੁਰੂ ਦੀ ਸੰਗਤਿ ਵਿਚ। ਜਿਤਾ—ਜਿੱਤਾ, ਜਿੱਤ ਲਿਆ। ਜੀਉ—ਜਿੰਦ। ਪਿੰਡੁ—ਸਰੀਰ। ਤਉ ਦਿਤਾ—ਤਉ ਦਿੱਤਾ, ਤੇਰਾ ਦਿੱਤਾ ਹੋਇਆ।<sup>31</sup>

ਅਰਥ:- ਹੇ ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਮਾਲਕ ਹੈਂ, ਤੂੰ ਬੇਅੰਤ ਵੱਡਾ ਸ਼ਾਹ ਹੈਂ। ਹੇ ਪ੍ਰਭੂ! ਤੂੰ (ਸਾਡਾ) ਪ੍ਰੀਤਮ ਹੈਂ, (ਸਾਡਾ) ਪਿਆਰਾ ਹੈਂ। ਤੂੰ ਸਾਡੇ ਪ੍ਰਾਣਾਂ ਦਾ ਰਾਖਾ ਹੈਂ, ਤੂੰ ਸਾਡੀ ਜਿੰਦ ਦਾ ਰਾਖਾ ਹੈਂ।

ਹੇ ਪ੍ਰਭੂ! ਤੂੰ (ਸਾਨੂੰ) ਜਿੰਦ ਦੇਣ ਵਾਲਾ ਹੈਂ, ਸਾਰੇ ਸੁਖ ਦੇਣ ਵਾਲਾ ਹੈਂ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿ ਕੇ ਤੇਰੇ ਨਾਲ ਡੂੰਘੀ ਸਾਂਝ ਪਾਂਦਾ ਹੈ, ਉਸ ਦੇ ਅੰਦਰ ਸਾਰੇ ਆਤਮਕ ਆਨੰਦ ਪੈਦਾ ਹੋ ਜਾਂਦੇ ਹਨ। ਹੇ ਪ੍ਰਭੂ! ਜਿਹੜੇ ਜਿਹਾ ਹੁਕਮ ਤੂੰ ਕੀਤਾ ਹੁੰਦਾ ਹੈ, ਜੀਵ ਉਹੀ ਕੰਮ ਕਰਦਾ ਹੈ।

ਹੇ ਭਾਈ! ਜਗਤ ਦੇ ਮਾਲਕ ਪ੍ਰਭੂ ਨੇ ਜਿਸ ਮਨੁੱਖ ਉਤੇ ਮਿਹਰ ਕੀਤੀ, ਉਸ ਨੇ ਗੁਰੂ ਦੀ ਸੰਗਤਿ ਵਿਚ (ਰਹਿ ਕੇ ਆਪਣੇ) ਮਨ ਨੂੰ ਵੱਸ ਵਿਚ ਕਰ ਲਿਆ।

ਹੇ ਨਾਨਕ! ਆਖ—(ਹੇ ਪ੍ਰਭੂ! ਮੇਰੀ ਇਹ) ਨਿਮਾਣੀ ਜਿੰਦ ਤੈਥੋਂ ਸਦਕੇ ਹੈ। ਇਹ ਜਿੰਦ ਇਹ ਸਰੀਰ ਤੇਰਾ ਹੀ ਦਿੱਤਾ ਹੋਇਆ ਹੈ।<sup>31</sup>

**ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥  
ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿ ਗਤ ਸੁਆਮੀ ਪੂਰਨ ਪੁਰਖ**

ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ  
ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥੪॥੧॥੧੧॥ {ਪੰਨਾ 1117}

ਪਦਅਰਥ:- ਨਿਰਗੁਣ—ਗੁਣ-ਹੀਨ। ਕਾ ਸਦਕਾ—ਦੀ ਬਰਕਤਿ ਨਾਲ। ਸੰਤਨ ਕਾ ਸਦਕਾ—ਸੰਤਾਂ ਦੀ ਸਰਨ  
ਪੈਣ ਦੀ ਬਰਕਤਿ ਨਾਲ। ਸਤਿਗੁਰਿ—ਸਤਿਗੁਰੂ ਨੇ। ਮੋਹਿ ਪਾਪੀ—ਮੇਰਾ ਪਾਪੀ ਦਾ।

ਢਾਕਨਹਾਰੇ—ਹੇ (ਸਾਡੇ ਪਰਦੇ) ਢੱਕਣ ਦੀ ਸਮਰੱਥਾ ਵਾਲੇ! ਜੀਅ ਦਾਤੇ—ਹੇ ਜਿੰਦ ਦੇਣ ਵਾਲੇ! ਪ੍ਰਾਨ ਦਾਤੇ—ਹੇ  
ਪ੍ਰਾਣ ਦੇਣ ਵਾਲੇ! ਸੁਖਦਾਤੇ—ਹੇ ਸੁਖ ਦੇਣ ਵਾਲੇ! ਅਬਿਗਤ—ਹੇ ਅਵਿਅਕਤ! ਹੇ ਅਦ੍ਰਿਸ਼ਟ! ਪੂਰਨ—ਹੇ ਸਭ  
ਗੁਣਾਂ ਨਾਲ ਭਰਪੂਰ ਪ੍ਰਭੂ! ਪੁਰਖ—ਹੇ ਸਰਬ-ਵਿਆਪਕ! ਬਿਧਾਤੇ—ਹੇ ਸਿਰਜਣਹਾਰ!

ਉਸਤਤਿ—ਵਡਿਆਈ। ਕਉਣੁ ਕਹੈ—ਕੌਣ ਦੱਸ ਸਕਦਾ ਹੈ? ਕੋਈ ਨਹੀਂ ਦੱਸ ਸਕਦਾ। ਕਦ ਕਾ—ਕਦੋਂ ਦਾ?  
ਤਾ ਕੈ—ਉਸ (ਗੁਰੂ) ਤੋਂ। ਨਿਮਕਾ—ਨਿਮਖ-ਮਾਤ੍ਰ, ਅੱਖ ਝਮਕਣ ਜਿਤਨੇ ਸਮੇਂ ਲਈ।4।

ਅਰਥ:- ਹੇ ਮੇਰੇ ਪ੍ਰਭੂ! ਸੰਤ ਜਨਾਂ ਦੀ ਸਰਨ ਪੈਣ ਦੀ ਬਰਕਤਿ ਨਾਲ ਤੂੰ ਮੈਨੂੰ ਗੁਣ-ਹੀਨ ਨੂੰ (ਭੀ ਵਿਕਾਰਾਂ ਤੋਂ) ਬਚਾ  
ਲਿਆ ਹੈ। ਸਤਿਗੁਰੂ ਨੇ ਮੇਰਾ ਪਾਪੀ ਦਾ ਪਰਦਾ ਢੱਕ ਲਿਆ ਹੈ (ਮੇਰੇ ਪਾਪ ਨਸ਼ਰ ਨਹੀਂ ਹੋਣ ਦਿੱਤੇ)।

ਹੇ ਅਸਾਂ ਜੀਵਾਂ ਦੇ ਮਾਲਕ! ਹੇ ਸਭ ਜੀਵਾਂ ਦਾ ਪਰਦਾ ਢੱਕਣ ਦੀ ਸਮਰੱਥਾ ਵਾਲੇ! ਹੇ ਜਿੰਦ ਦੇਣ ਵਾਲੇ! ਹੇ ਪ੍ਰਾਣ  
ਦੇਣ ਵਾਲੇ! ਹੇ ਸੁਖ ਦੇਣ ਵਾਲੇ! ਹੇ ਨਾਸ-ਰਹਿਤ ਸੁਆਮੀ! ਹੇ ਅਦ੍ਰਿਸ਼ਟ ਸੁਆਮੀ! ਹੇ ਸਭ ਗੁਣਾਂ ਨਾਲ ਭਰਪੂਰ ਪ੍ਰਭੂ!  
ਹੇ ਸਰਬ-ਵਿਆਪਕ! ਹੇ ਸਿਰਜਣਹਾਰ! ਤੇਰੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ। ਕੋਈ ਨਹੀਂ ਦੱਸ  
ਸਕਦਾ ਕਿ ਤੂੰ ਕਦੋਂ ਦਾ ਹੈਂ।

ਦਾਸ ਨਾਨਕ ਉਸ (ਗੁਰੂ) ਤੋਂ ਕੁਰਬਾਨ ਹੈ (ਜਿਸ ਦੀ ਕਿਰਪਾ ਨਾਲ) ਪਰਮਾਤਮਾ ਦਾ ਨਾਮ ਅੱਖ ਝਮਕਣ ਜਿਤਨੇ  
ਸਮੇਂ ਲਈ ਭੀ ਮਿਲ ਜਾਂਦਾ ਹੈ।4।1।11।

ਗਿਣਤੀ ਦਾ ਵੇਰਵਾ:

ਛੰਤ ਮ: 1 — 6

ਛੰਤ ਮ: 4 — 4

ਛੰਤ ਮ: 5 — 1

.....—:

. ਜੋੜ ... 11